

ਮਾਝ ਮਹਲਾ ੩ ॥

Maajh, Third Mehl:

ਸਤਿਗੁਰ ਸਾਚੀ ਸਿਖ ਸੁਣਾਈ ॥

The True Guru has imparted the True Teachings.

ਹਰਿ ਚੇਤਹੁ ਅੰਤਿ ਹੋਇ ਸਖਾਈ ॥

Think of the Lord, who shall be your Help and Support in the end.

ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥

The Lord is Inaccessible and Incomprehensible. He has no master, and He is not born. He is obtained through love of the True Guru. ||1||

ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥

I am a sacrifice, my soul is a sacrifice, to those who eliminate selfishness and conceit.

ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥

They eradicate selfishness and conceit, and then find the Lord; they are intuitively immersed in the Lord. ||1||Pause||

ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥

According to their pre-ordained destiny, they act out their karma.

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥

Serving the True Guru, a lasting peace is found.

ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥

Without good fortune, the Guru is not found. Through the Word of the Shabad, they are united in the Lord's Union. ||2||

ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥

The Gurmukhs remain unaffected in the midst of the world.

ਗੁਰ ਕੈ ਤਕੀਐ ਨਾਮਿ ਅਧਾਰੇ ॥

The Guru is their cushion, and the Naam, the Name of the Lord, is their Support.

ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥

Who can oppress the Gurmukh? One who tries shall perish, writhing in pain.
||3||

ਮਨਮੁਖਿ ਅੰਧੇ ਸੁਧਿ ਨ ਕਾਈ ॥

The blind self-willed manmukhs have no understanding at all.

ਆਤਮ ਘਾਤੀ ਹੈ ਜਗਤ ਕਸਾਈ ॥

They are the assassins of the self, and the butchers of the world.

ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੁਰੀ ਭਾਰੁ ਪਹੁਚਾਵਣਿਆ ॥੪॥

By continually slandering others, they carry a terrible load, and they carry the loads of others for nothing. ||4||

ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥

This world is a garden, and my Lord God is the Gardener.

ਸਦਾ ਸਮਾਲੇ ਕੋ ਨਾਹੀ ਖਾਲੀ ॥

He always takes care of it-nothing is exempt from His Care.

ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੁ ਵਾਸੁ ਜਣਾਵਣਿਆ ॥੫॥

As is the fragrance which He bestows, so is the fragrant flower known. ||5||

ਮਨਮੁਖੁ ਰੋਗੀ ਹੈ ਸੰਸਾਰਾ ॥

The self-willed manmukhs are sick and diseased in the world.

ਸੁਖਦਾਤਾ ਵਿਸਰਿਆ ਅਗਮ ਅਪਾਰਾ ॥

They have forgotten the Giver of peace, the Unfathomable, the Infinite.

ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥

These miserable people wander endlessly, crying out in pain; without the Guru, they find no peace. ||6||

ਜਿਨਿ ਕੀਤੇ ਸੋਈ ਬਿਧਿ ਜਾਣੈ ॥

The One who created them, knows their condition.

ਆਪਿ ਕਰੇ ਤਾ ਹੁਕਮਿ ਪਛਾਣੈ ॥

And if He inspires them, then they realize the Hukam of His Command.

ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥

Whatever He places within them, that is what prevails, and so they outwardly appear. ||7||

ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥

I know of no other except the True One.

ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥

Those, whom the Lord attaches to Himself, become pure.

ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥

O Nanak, the Naam, the Name of the Lord, abides deep within the heart of those, unto whom He has given it. ||8||14||15||